

ਆਸਾ ਮਹਲਾ ੫ ॥

Aasaa, Fifth Mehl:

ਦੁਖੁ ਘਨੋ ਜਬ ਹੋਤੇ ਦੂਰਿ ॥

I suffered in pain, when I thought He was far away;

ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥

but now, He is Ever-present, and I receive His instructions. ||1||

ਚੁਕਾ ਨਿਹੋਰਾ ਸਖੀ ਸਹੇਰੀ ॥

My pride is gone, O friends and companions;

ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥

my doubt is dispelled, and the Guru has united me with my Beloved.

||1||Pause||

ਨਿਕਟਿ ਆਨਿ ਪ੍ਰਿਅ ਸੇਜ ਧਰੀ ॥

My Beloved has drawn me near to Him, and seated me on His Bed;

ਕਾਣਿ ਕਢਨ ਤੇ ਛੂਟਿ ਪਰੀ ॥੨॥

I have escaped the clutches of others. ||2||

ਮੰਦਰਿ ਮੇਰੈ ਸਬਦਿ ਉਜਾਰਾ ॥

In the mansion of my heart, shines the Light of the Shabad.

ਅਨਦ ਬਿਨੋਦੀ ਖਸਮੁ ਹਮਾਰਾ ॥੩॥

My Husband Lord is blissful and playful. ||3||

ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥

According to the destiny written upon my forehead, my Husband Lord has come home to me.

ਬਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥

Servant Nanak has obtained the eternal marriage. ||4||2||53||